

ਸਾਰਗ ਮਹਲਾ ੫ ॥ ਅਵਰਿ ਸਭਿ ਭੂਲੇ ਕ੍ਰਮਤ ਨ ਜਾਨਿਆ ॥ ਏਕੁ ਸੁਧਾਖਰੁ ਜਾ ਕੈ ਹਿਰਦੈ ਵਸਿਆ  
 ਤਿਨਿ ਬੇਦਹਿ ਤਤੁ ਪਛਾਨਿਆ ॥੧॥ ਰਹਾਉ ॥ ਪਰਵਿਰਤਿ ਮਾਰਗੁ ਜੇਤਾ ਕਿਛੁ ਹੋਈਐ ਤੇਤਾ ਲੋਗ  
 ਪਚਾਰਾ ॥ ਜਉ ਲਉ ਰਿਦੈ ਨਹੀ ਪਰਗਾਸਾ ਤਉ ਲਉ ਅੰਧ ਅੰਧਾਰਾ ॥ ੧॥ ਜੈਸੇ ਧਰਤੀ ਸਾਧੈ ਬਹੁ  
 ਬਿਧਿ ਬਿਨੁ ਬੀਜੈ ਨਹੀ ਜਾਂਮੈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਹੈ ਤੁਟੈ ਨਾਹੀ ਅਭਿਮਾਨੈ ॥ ੨॥  
 ਨੀਰੁ ਬਿਲੋਵੈ ਅਤਿ ਸੂਮੁ ਪਾਵੈ ਨੈਨੂ ਕੈਸੇ ਰੀਸੈ ॥ ਬਿਨੁ ਗੁਰ ਭੇਟੇ ਮੁਕਤਿ ਨ ਕਾਹੂ ਮਿਲਤ ਨਹੀ  
 ਜਗਦੀਸੈ ॥੩॥ ਖੋਜਤ ਖੋਜਤ ਇਹੈ ਬੀਚਾਰਿਓ ਸਰਬ ਸੁਖਾ ਹਰਿ ਨਾਮਾ ॥ ਕਹੁ ਨਾਨਕ ਤਿਸੁ ਭਇਓ  
 ਪਰਾਪਤਿ ਜਾ ਕੈ ਲੇਖੁ ਮਥਾਮਾ ॥੪॥੧੧॥ {ਪੰਨਾ 1205}

ਪਦਅਰਥ:- ਅਵਰਿ—{ਲਫਜ਼ ‘ਅਵਰ’ ਤੋਂ ਬਹੁ-ਵਚਨ} ਹੋਰ। ਸਭਿ—ਸਾਰੇ। ਭੂਲੇ—ਸਹੀ ਜੀਵਨ-ਰਾਹ ਤੋਂ ਖੁਝੇ  
 ਹੋਏ। ਕ੍ਰਮਤ—ਭਟਕਦਿਆਂ। ਨ ਜਾਨਿਆ—ਆਤਮਕ ਜੀਵਨ ਦੀ ਸੂਝ ਨਹੀਂ ਪੈਂਦੀ। ਸੁਧਾਖਰੁ—ਸੁੱਧ ਅੱਖਰ,  
 ਪਵਿੱਤਰ ਹਰਿ-ਨਾਮ। ਜਾ ਕੈ ਹਿਰਦੈ—ਜਿਸ ਮਨੁੱਖ ਦੇ ਹਿਰਦੇ ਵਿਚ। ਤਿਨਿ—ਉਸ (ਮਨੁੱਖ) ਨੇ। ਬੇਦਹਿ ਤਤੁ—  
 ਵੇਦ (ਆਦਿਕ ਧਰਮ-ਪੁਸਤਕਾਂ) ਦੀ ਅਸਲੀਅਤ।1। ਰਹਾਉ।

ਪਰਵਿਰਤਿ ਮਾਰਗੁ—ਦੁਨੀਆ ਦੇ ਧੰਧਿਆਂ ਵਿਚ ਰੁੱਝੇ ਰਹਿਣ ਵਾਲਾ ਜੀਵਨ-ਰਾਹ। ਮਾਰਗੁ—ਰਸਤਾ। ਜੇਤਾ—  
 ਜਿਤਨਾ ਹੀ। ਤੇਤਾ—ਉਹ ਸਾਰਾ ਹੀ। ਲੋਗ ਪਚਾਰਾ—ਜਗਤ ਨੂੰ ਪਰਚਾਉਣ ਵਾਲਾ, ਲੋਕਾਂ ਵਿਚ ਆਪਣੀ ਇੱਜ਼ਤ  
 ਬਣਾਈ ਰੱਖਣ ਵਾਲਾ। ਜਉ ਲਉ—ਜਦੋਂ ਤਕ। ਪਰਗਾਸਾ—ਚਾਨਣ। ਅੰਧ ਅੰਧਾਰਾ—ਘੁੱਪ ਹਨੇਰਾ।1।

ਜੈਸੇ—ਜਿਵੇਂ। ਸਾਧੈ—ਸਾਧਦਾ ਹੈ, ਤਿਆਰ ਕਰਦਾ ਹੈ। ਬਹੁ ਬਿਧਿ—ਕਈ ਤਰੀਕਿਆਂ ਨਾਲ। ਜਾਂਮੈ—ਜੰਮਦਾ,  
 ਉੱਗਦਾ। ਮੁਕਤਿ—ਵਿਕਾਰਾਂ ਤੋਂ ਖਲਾਸੀ।2।

ਨੀਰੁ—ਪਾਣੀ। ਬਿਲੋਵੈ—ਰਿੜਕਦਾ ਹੈ। ਸੂਮੁ—ਥਕੇਵਾਂ। ਨੈਨੂ—ਮੱਖਣ। ਕੈਸੇ ਰੀਸੈ—ਕਿਵੇਂ ਨਿਕਲ ਸਕਦਾ ਹੈ?  
 ਬਿਨੁ ਭੇਟੇ—ਮਿਲਣ ਤੋਂ ਬਿਨਾ। ਕਾਹੂ—ਕਿਸੇ ਨੂੰ ਭੀ। ਜਗਦੀਸੈ—ਜਗਤ ਦੇ ਮਾਲਕ-ਹਰੀ ਨੂੰ।3।

ਖੋਜਤ—ਖੋਜ ਕਰਦਿਆਂ। ਇਹੈ—ਇਹ ਹੀ। ਸਰਬ—ਸਾਰੇ। ਜਾ ਕੈ ਮਥਾਮਾ—ਜਿਸ ਦੇ ਮੱਥੇ ਉੱਤੇ।4।

ਅਰਥ:- ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਵਿੱਤਰ ਨਾਮ ਵੱਸਦਾ ਹੈ, ਉਸ ਨੇ (ਸਮਝੇ) ਵੇਦ  
 (ਆਦਿਕ ਧਰਮ-ਪੁਸਤਕਾਂ) ਦਾ ਤੱਤ ਸਮਝ ਲਿਆ। ਹੋਰ ਸਾਰੇ ਜੀਵ ਕੁਰਾਹੇ ਪਏ ਰਹਿੰਦੇ ਹਨ, (ਮਾਇਆ ਦੀ  
 ਖਾਤਰ) ਭਟਕਦਿਆਂ ਉਹਨਾਂ ਨੂੰ (ਸਹੀ ਜੀਵਨ-ਰਾਹ ਦੀ) ਸੂਝ ਨਹੀਂ ਪੈਂਦੀ।1। ਰਹਾਉ।

ਹੇ ਭਾਈ! ਦੁਨੀਆ ਦੇ ਧੰਧਿਆਂ ਵਿਚ ਰੁੱਝੇ ਰਹਿਣ ਵਾਲਾ ਜਿਤਨਾ ਭੀ ਜੀਵਨ-ਰਸਤਾ ਹੈ, ਇਹ ਸਾਰਾ ਲੋਕਾਂ ਵਿਚ  
 ਆਪਣੀ ਇੱਜ਼ਤ ਬਣਾਈ ਰੱਖਣ ਵਾਲਾ ਰਸਤਾ ਹੈ। ਜਦੋਂ ਤਕ (ਮਨੁੱਖ ਦੇ) ਹਿਰਦੇ ਵਿਚ (ਹਰਿ-ਨਾਮ ਦਾ) ਚਾਨਣ  
 ਨਹੀਂ ਹੁੰਦਾ, ਤਦ ਤਕ (ਆਤਮਕ ਜੀਵਨ ਵੱਲੋਂ) ਘੁੱਪ ਹਨੇਰਾ ਟਿਕਿਆ ਰਹਿੰਦਾ ਹੈ।1।

ਹੇ ਭਾਈ! ਜਿਵੇਂ (ਕੋਈ ਕਿਸਾਨ ਆਪਣੀ) ਜ਼ਮੀਨ ਨੂੰ ਕਈ ਤਰੀਕਿਆਂ ਨਾਲ ਤਿਆਰ ਕਰਦਾ ਹੈ, ਪਰ ਉਸ ਵਿਚ  
 ਬੀ ਬੀਜਣ ਤੋਂ ਬਿਨਾ ਕੁਝ ਭੀ ਨਹੀਂ ਉੱਗਦਾ। (ਇਸੇ ਤਰ੍ਹਾਂ) ਪਰਮਾਤਮਾ ਦਾ ਨਾਮ (ਹਿਰਦੇ ਵਿਚ ਬੀਜਣ) ਤੋਂ  
 ਬਿਨਾ ਮਨੁੱਖ ਨੂੰ ਵਿਕਾਰਾਂ ਤੋਂ ਖਲਾਸੀ ਹਾਸਲ ਨਹੀਂ ਹੁੰਦੀ, ਉਸ ਦੇ ਅੰਦਰੋਂ ਅਹੰਕਾਰ ਨਹੀਂ ਮੁੱਕਦਾ।2।

ਹੇ ਭਾਈ! ਜਿਹੜਾ ਮਨੁੱਖ ਪਾਣੀ ਨੂੰ ਹੀ ਰਿੜਕਦਾ ਰਹਿੰਦਾ ਹੈ ਉਹ ਨਿਰਾ ਬਹੁਤ ਥਕੇਵਾਂ ਹੀ ਖੱਟਦਾ ਹੈ, (ਪਾਣੀ  
 ਰਿੜਕਣ ਨਾਲ ਉਸ ਵਿਚੋਂ) ਮੱਖਣ ਨਹੀਂ ਨਿਕਲ ਸਕਦਾ। (ਤਿਵੇਂ ਹੀ) ਗੁਰੂ ਨੂੰ ਮਿਲਣ ਤੋਂ ਬਿਨਾ ਕਿਸੇ ਨੂੰ ਭੀ  
 ਮੁਕਤੀ (ਵਿਕਾਰਾਂ ਤੋਂ ਖਲਾਸੀ) ਪ੍ਰਾਪਤ ਨਹੀਂ ਹੁੰਦੀ, ਮਨੁੱਖ ਪਰਮਾਤਮਾ ਨੂੰ ਨਹੀਂ ਮਿਲ ਸਕਦਾ।3।

ਹੇ ਨਾਨਕ! ਆਖ—ਖੋਜ ਕਰਦਿਆਂ ਕਰਦਿਆਂ (ਅਸਾਂ) ਇਹੀ ਵਿਚਾਰ ਕੀਤੀ ਹੈ ਕਿ ਪਰਮਾਤਮਾ ਦਾ ਨਾਮ (ਹੀ)

ਸਾਰੇ ਸੁਖ ਦੇਣ ਵਾਲਾ ਹੈ। ਪਰ ਇਹ ਹਰਿ-ਨਾਮ ਉਸ ਮਨੁੱਖ ਨੂੰ ਮਿਲਦਾ ਹੈ ਜਿਸ ਦੇ ਮੱਥੇ ਉਤੇ (ਹਰਿ-ਨਾਮ ਦੀ ਪ੍ਰਾਪਤੀ ਦਾ) ਲੇਖ (ਜਾਗਦਾ) ਹੈ।॥੧॥